

ਸਵਾਲ ਜਵਾਬ ਪੁੱਛਣ ਦਾ ਤਰੀਕਾ: ਪੇਟਾਲੂਮਾ 2019

ਜੇ ਬਾਬਾ ਜੀ ਨੂੰ ਸਵਾਲ ਪੁੱਛਣਾ ਚਾਹੁੰਦੇ ਨੇ, ਉਹਨਾਂ ਦਾ ਚੁਨਾਓ ਹਰ ਸਤਿਸੰਗ ਵਾਲੇ ਦਿਨ ਇੱਕ ਲਾਟਰੀ ਦੇ ਜ਼ਰੀਏ ਕੀਤਾ ਜਾਵੇਗਾ। ਚੁਨਾਓ ਏਰੀਆ ਹਰ ਰੋਜ਼ ਸਵੇਰੇ 7:00 ਵਜੇ ਖੁਲ੍ਹੇਗਾ ਅਤੇ 8:00 ਵਜੇ ਬੰਦ ਹੋਵੇਗਾ। ਕਿਰਪਾ ਨੋਟ ਕਰੋ ਕੇ ਚੁਨਾਓ ਏਰੀਆ ਬੰਦ ਹੋਣ ਦਾ ਸਮਾਂ 8:15 ਤੋਂ ਬਦਲ ਦਿੱਤਾ ਗਿਆ ਹੈ। ਏਰੀਆ ਬੰਦ ਹੋਣ ਤੋਂ ਬਾਅਦ ਲਾਟਰੀ ਦੇ ਜ਼ਰੀਏ ਸਵਾਲ ਪੁੱਛਣ ਵਾਲੇ ਨੂੰ ਚੁਣਿਆ ਜਾਵੇਗਾ। ਜੇ ਤੁਸੀਂ ਸਵਾਲ ਪੁੱਛਣਾ ਚਾਹੁੰਦੇ ਹੋ ਤਾਂ ਆਪਣੀ ਸੀਟ ਲੈ ਕੇ ਸਵਾਲ ਜਵਾਬ ਚੁਨਾਓ ਏਰੀਆ ਤੇ ਪਹੁੰਚ ਜਾਣਾ ਜੀ। ਇਹ ਏਰੀਆ ਹਾਲ ਦੇ ਪਿਛਲੇ ਪਾਸੇ ਹੈ। ਜੇ ਤੁਹਾਡਾ ਚੁਨਾਓ ਨਹੀਂ ਹੁੰਦਾ ਤਾਂ ਤੁਸੀਂ ਆਪਣੀ ਸੀਟ ਤੇ ਵਾਪਸ ਚਲੇ ਜਾਓ ਜੀ। ਚੁਨਾਓ ਦੀ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਕੋਈ ਵੀ ਸਵਾਲ ਜਵਾਬ ਦੀ ਲਾਈਨ ਵਿੱਚ ਨਾ ਲੱਗੇ।

ਜੇਕਰ ਸਵਾਲ ਅੰਗਰੇਜ਼ੀ, ਹਿੰਦੀ ਜਾਂ ਪੰਜਾਬੀ ਵਿੱਚ ਨਾ ਹੋਵੇ:

ਜੇ ਤੁਸੀਂ ਅੰਗਰੇਜ਼ੀ, ਪੰਜਾਬੀ ਜਾਂ ਹਿੰਦੀ ਤੋਂ ਇਲਾਵਾ ਕਿਸੇ ਹੋਰ ਭਾਸ਼ਾ ਵਿੱਚ ਸਵਾਲ ਪੁੱਛਣਾ ਚਾਹੁੰਦੇ ਹੋ ਤਾਂ ਆਪਣਾ ਸਵਾਲ ਲਿਖ ਕੇ ਅਨੁਵਾਦ ਏਰੀਆ (ਟਰਾਂਸਲੇਸ਼ਨ ਸਟੇਸ਼ਨ) ਤੇ ਲੈ ਆਓ। ਇਹ ਅਨੁਵਾਦ ਏਰੀਆ ਹਾਲ ਦੇ ਪਿਛਲੇ ਪਾਸੇ ਸਵਾਲ ਜਵਾਬ ਵਾਲੇ ਚੁਨਾਓ ਏਰੀਆ ਵਾਲੀ ਜਗ੍ਹਾ ਤੇ ਹੋਵੇਗਾ। ਅਨੁਵਾਦਕ ਸੇਵਾਦਾਰ ਤੁਹਾਡੇ ਸਵਾਲ ਦਾ ਅਨੁਵਾਦ ਕਰ ਕੇ, ਵੱਡੇ ਅੱਖਰਾਂ ਵਿੱਚ ਇੱਕ ਖਾਸ ਫਾਰਮ ਤੇ ਲਿਖ ਦੇਵੇਗਾ। ਜੇ ਤੁਹਾਨੂੰ ਲੱਗਦਾ ਹੈ ਕਿ ਤੁਹਾਡੀ ਭਾਸ਼ਾ ਲਈ ਅਨੁਵਾਦਕ ਨਹੀਂ ਹੋਵੇਗਾ ਤਾਂ ਤੁਸੀਂ ਆਪਣਾ ਸਵਾਲ ਪਹਿਲਾਂ ਹੀ ਕਿਸੇ ਤੋਂ ਅੰਗਰੇਜ਼ੀ ਵਿੱਚ ਲਿਖਵਾ ਕੇ ਆਪਣੇ ਨਾਲ ਲੈ ਆਓ। ਜਦੋਂ ਤੁਹਾਨੂੰ ਆਪਣਾ ਅਨੁਵਾਦ ਕੀਤਾ ਸਵਾਲ ਇੱਕ ਖਾਸ ਫਾਰਮ ਤੇ ਮਿਲ ਜਾਵੇ ਤਾਂ ਤੁਸੀਂ ਉਸ ਨੂੰ ਆਪਣੇ ਨਾਲ ਸਵਾਲ ਜਵਾਬ ਚੁਨਾਓ ਏਰੀਆ ਤੇ ਲੈ ਆਓ।

ਸਵਾਲ ਜਵਾਬ ਲਈ ਹਿਦਾਇਤਾਂ:

ਡੇਰੇ ਵਲੋਂ ਸਵਾਲ ਜਵਾਬ ਦੇ ਬਾਰੇ ਵਿੱਚ ਹੇਠਾਂ ਦਿੱਤੀ ਜਾਣਕਾਰੀ ਸੰਗਤ ਨੂੰ ਦੇਣ ਲਈ ਕਿਹਾ ਗਿਆ ਹੈ:

1. ਸਵਾਲ ਪੁੱਛਣ ਵਾਲੇ ਦੀ ਉਮਰ 18 ਜਾਂ 18 ਤੋਂ ਵੱਧ ਹੋਣੀ ਚਾਹੀਦੀ ਹੈ।
2. ਸਵਾਲ ਛੋਟੇ ਅਤੇ ਸਪਸ਼ਟ ਹੋਣੇ ਚਾਹੀਦੇ ਹਨ।
3. ਸਿਰਫ ਇੱਕ ਸਵਾਲ ਪੁੱਛਣਾ ਚਾਹੀਦਾ ਹੈ।
4. ਸਵਾਲ ਸਿਰਫ ਰੂਹਾਨੀਅਤ ਬਾਰੇ ਹੀ ਹੋਣੇ ਚਾਹੀਦੇ ਹਨ ਨਾ ਕਿ ਨਿਜੀ, ਆਰਥਿਕ, ਸਿਹਤ, ਪਰਿਵਾਰ ਜਾਂ ਸਿਆਸੀ ਸਮੱਸਿਆਵਾਂ ਬਾਰੇ।
5. ਦੂਸਰਿਆਂ ਵਲੋਂ ਸਵਾਲ ਨਾ ਪੁੱਛੋ।
6. ਲੰਬੇ ਨੋਟ, ਕਵਿਤਾਵਾਂ ਜਾਂ ਚਿੱਠੀਆਂ ਨਾ ਪੜ੍ਹੋ।
7. ਜਦੋਂ ਬਾਬਾ ਜੀ ਤੁਹਾਡੇ ਸਵਾਲ ਦਾ ਜਵਾਬ ਦੇ ਰਹੇ ਹੋਣ ਤਾਂ ਉਹਨਾਂ ਨੂੰ ਵਿਚ ਨਾ ਟੋਕੋ ਜੀ। ਕੁਝ ਵਿਚ ਬੋਲਣ ਤੋਂ ਪਹਿਲਾਂ, ਉਹਨਾਂ ਨੂੰ ਆਪਣੀ ਗੱਲ ਪੂਰੀ ਕਰਨ ਦਿਓ ਜੀ।

ਜੇ ਦੋ ਭਾਸ਼ਾਵਾਂ ਲਈ ਅਲੱਗ-ਅਲੱਗ ਮਾਈਕਰੋਫੋਨ ਹੋਏ, ਤਾਂ ਤੁਹਾਨੂੰ ਉਸ ਲਾਈਨ ਵਿੱਚ ਰੱਖਿਆ ਜਾਵੇਗਾ ਜਿਸ ਲਾਈਨ ਦੀ ਭਾਸ਼ਾ ਵਿੱਚ ਤੁਸੀਂ ਸਵਾਲ ਪੁੱਛਣਾ ਚਾਹੁੰਦੇ ਹੋ।

ਕਿਰਪਾ ਯਾਦ ਰੱਖਣਾ ਕਿ ਬਾਬਾ ਜੀ ਨੂੰ ਉਹਨਾਂ ਦੀ ਸਿਹਤ, ਪਰਿਵਾਰ ਜਾਂ ਵੇਸ ਬਾਰੇ ਨਿਜੀ ਸਵਾਲ ਨਾ ਕਰੋ ਅਤੇ ਨਾ ਹੀ ਨਵੀਆਂ ਫੋਟੋਆਂ ਅਤੇ ਰਿਕਾਰਡਿੰਗ ਬਾਰੇ ਕੋਈ ਸਵਾਲ ਕਰੋ ਜੀ। ਸਤਿਗੁਰੂ ਸਾਨੂੰ ਇਹ ਯਾਦ ਕਰਾਂਦੇ ਹਨ ਕਿ ਇਹ ਮਾਰਗ ਸਿਖਿਆਵਾਂ ਬਾਰੇ ਹੈ ਨਾ ਕਿ ਸ਼ਖ਼ਸੀਅਤ ਜਾਂ ਭੌਤਿਕ ਰੂਪ ਬਾਰੇ। ਡੇਰੇ ਤੋਂ ਮਿਲੀਆਂ ਇਹਨਾਂ ਹਿਦਾਇਤਾਂ ਦਾ ਪਾਲਣ ਕਰ ਕੇ ਸਾਨੂੰ ਆਪਣਾ ਸੁਕਰਾਨਾ ਜ਼ਾਹਿਰ ਕਰਨਾ ਚਾਹੀਦਾ ਹੈ।

ਸੰਗਤ ਲਈ ਬੇਨਤੀਆਂ:

1. ਸਤਿਸੰਗ ਪ੍ਰੋਗਰਾਮ ਦੇ ਦੌਰਾਨ ਕਿਸੇ ਵੀ ਵੇਲੇ ਤਾਲੀ ਨਾ ਬਜਾਓ ਜੀ।
2. ਕਿਰਪਾ ਕਰ ਕੇ ਸਵਾਲ ਪੁੱਛਣ ਵਾਲਿਆਂ ਦੀ ਗੋਪਨੀਅਤ ਦਾ ਆਦਰ ਕਰੋ ਅਤੇ ਮੁੜ ਕੇ ਉਹਨਾਂ ਵੱਲ ਦੇਖਣ ਦੀ ਕੋਸ਼ਿਸ਼ ਨਾ ਕਰੋ ਜੀ।